

Why did Jesus Die?



1. Because we are all sinners!

Mark 2:17 ਯਿਸੂ ਨੇ ਇਹ ਗੱਲ ਸੁਣ ਲਈ ਅਤੇ ਉਨ੍ਹਾਂ ਨੂੰ ਆਖਿਆ, “ਤੰਦਰੁਸਤ ਲੋਕਾਂ ਨੂੰ ਵੈਦ ਦੀ ਜ਼ਰੂਰਤ ਨਹੀਂ ਹੁੰਦੀ, ਪਰ ਇਹ ਉਹ ਰੋਗੀ ਹਨ ਜਿਨ੍ਹਾਂ ਨੂੰ ਵੈਦ ਦੀ ਲੋੜ ਹੈ। ਮੈਂ ਧਰਮੀਆਂ ਨੂੰ ਸੱਦਾ ਦੇਣ ਨਹੀਂ ਆਇਆ ਸਗੋਂ ਮੈਂ ਪਾਪੀਆਂ ਨੂੰ ਹੀ ਸੱਦਾ ਦੇਣ ਲਈ ਆਇਆ ਹਾਂ।”

Romans 3:10 ਜਿਵੇਂ ਕਿ ਪੋਥੀਆਂ ਕਹਿੰਦੀਆਂ ਹਨ: “ਕੋਈ ਵੀ ਮਨੁੱਖ ਪਾਪ ਤੋਂ ਬਿਨਾ ਨਹੀਂ ਹੈ। ਇੱਕ ਵੀ ਨਹੀਂ।

2. Because there is a cost for your sin!

Matt 15:18-20 ਪਰ ਜਿਹੜੀਆਂ ਗੱਲਾਂ ਮੂੰਹੋਂ ਨਿਕਲਦੀਆਂ ਹਨ, ਉਹ ਦਿਲੋਂ ਆਉਂਦੀਆਂ ਹਨ, ਅਤੇ ਇਹੋ ਗੱਲਾਂ ਮਨੁੱਖ ਨੂੰ ਅਸੁਧ ਬਣਾ ਦਿੰਦੀਆਂ ਹਨ। ਕਿਉਂਕਿ ਸਾਰੀਆਂ ਬੁਰੀਆਂ ਗੱਲਾਂ, ਜਿਵੇਂ, ਦੁਸ਼ਟ ਵਿਚਾਰ, ਕਤਲ, ਬਦਕਾਰੀ, ਜਿਨਸੀ ਗੁਨਾਹ, ਚੋਰੀ ਕਰਨਾ, ਝੂਥ ਬੋਲਣਾ ਅਤੇ ਭੰਡੀ ਕਰਨੀ, ਵਿਅਕਤੀ ਦੇ ਦਿਲੋਂ ਹੀ ਆਉਂਦੀਆਂ ਹਨ। ਇਹੋ ਗੱਲਾਂ ਹਨ ਜਿਹੜੀਆਂ ਮਨੁੱਖ ਨੂੰ ਅਸੁਧ ਬਣਾਉਂਦੀਆਂ ਹਨ, ਪਰ ਬਿਨਾ ਹੱਥ ਧੋਇਆਂ ਰੋਟੀ ਖਾਣੀ, ਮਨੁੱਖ ਨੂੰ ਅਸੁਧ ਨਹੀਂ ਬਣਾਉਂਦੀ।”

Romans 6:23 ਤੁਹਾਡੇ ਪਾਪਾਂ ਦੀ ਤਨਖਾਹ ਮੌਤ ਹੈ। ਪਰ ਪਰਮੇਸ਼ੁਰ ਆਪਣੇ ਮਨੁੱਖਾਂ ਨੂੰ, ਮਸੀਹ ਯਿਸੂ, ਸਾਡੇ ਪ੍ਰਭੂ, ਵਿੱਚ ਮੁਫਤ ਦਾਤ ਦੀ ਤਰ੍ਹਾਂ, ਸਦੀਵੀ ਜੀਵਨ ਦਿੰਦਾ ਹੈ।

Mark 16:16 ਜੇ ਕੋਈ ਵੀ ਵਿਸ਼ਵਾਸ ਕਰੇਗਾ ਅਤੇ ਬਪਤਿਸਮਾ ਲਵੇਗਾ ਬਚਾਇਆ ਜਾਵੇਗਾ, ਅਤੇ ਜੇ ਕੋਈ ਵਿਸ਼ਵਾਸ ਨਹੀਂ ਕਰੇਗਾ ਉਸਨੂੰ ਦੰਡ ਦਿੱਤਾ ਜਾਵੇਗਾ।



There is a cost for our sin!

3. Because Jesus died and paid for our sins on the cross!

Matthew 1:21 ਮਰਿਯਮ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸਦਾ ਨਾਂ ਯਿਸੂ ਰਖੀਂ ਕਿਉਂਕਿ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਬਚਾਵੇਗਾ।”

Romans 5:8 ਪਰ ਮਸੀਹ ਸਾਡੇ ਲਈ ਮਰਿਆ ਜਦੋਂ ਹਾਲੇ ਅਸੀਂ ਪਾਪੀ ਸਾਂ। ਇੰਝ ਪਰਮੇਸੁਰ ਨੇ ਸਾਡੇ ਪ੍ਰਤੀ ਆਪਣਾ ਭਰਪੂਰ ਪਿਆਰ ਦਰਸਾਇਆ ਹਾਯ।

John 3:16 ਪਰਮੇਸੁਰ ਨੇ ਦੁਨੀਆਂ ਦੇ ਲੋਕਾਂ ਨੂੰ ਇੰਨਾ ਪਿਆਰ ਕੀਤਾ ਅਤੇ ਉਸਨੇ ਉਨ੍ਹਾਂ ਨੂੰ ਆਪਣਾ ਇੱਕਲੋਤਾ ਪੁੱਤਰ ਵੀ ਦੇ ਦਿੱਤਾ। ਤਾਂ ਜੇ ਕੋਈ ਵੀ ਜੇ ਉਸ ਵਿੱਚ ਵਿਸ਼ਵਾਸ ਰਖਦਾ ਹੈ ਗਵਾਚੇਗਾ ਨਹੀਂ ਸਗੋਂ ਸਦੀਵੀ ਜੀਵਨ ਪ੍ਰਾਪਤ ਕਰ ਲਵੇਗਾ।

4. Salvation is a free gift, not by good works. You must take God's word for it, and trust Jesus alone!

Acts 4:12 ਯਿਸੂ ਹੀ ਅਜਿਹਾ ਹੈ ਜੋ ਲੋਕਾਂ ਦੀ ਰੱਖਿਆ ਕਰ ਸਕਦਾ ਹੈ। ਉਸਦਾ ਨਾਂ ਹੀ ਪੂਰੇ ਸੰਸਾਰ ਵਿੱਚ ਇਕੱਲੀ ਸ਼ਕਤੀ ਹੈ ਜੋ ਲੋਕਾਂ ਨੂੰ ਬਚਾ ਸਕਦੀ ਹੈ। ਸਾਨੂੰ ਉਸਦੇ ਨਾਂ ਰਾਹੀਂ ਬਚਾਇਆ ਜਾਣਾ ਚਾਹੀਦਾ ਹੈ।”

Ephesians 2:8-9 ਮੇਰਾ ਕਹਿਣ ਦਾ ਭਾਵ ਹੈ ਕਿ ਤੁਸੀਂ ਨਿਹਚਾ ਰਾਹੀਂ ਪਰਮੇਸੁਰ ਦੀ ਕਿਰਪਾ ਦੁਆਰਾ ਬਚਾਏ ਗਏ ਹੋ। ਅਤੇ ਤੁਸੀਂ ਇਹ ਕਿਰਪਾ ਵਿਸ਼ਵਾਸ ਰਾਹੀਂ ਪ੍ਰਾਪਤ ਕੀਤੀ ਹੈ। ਤੁਸੀਂ ਆਪਣੇ ਆਪ ਨੂੰ ਨਹੀਂ ਬਚਾਇਆ ਇਹ ਤਾਂ ਪਰਮੇਸੁਰ

ਵੱਲੋਂ ਦਿੱਤੀ ਦਾਤ ਸੀ। ਨਹੀਂ। ਤੁਸੀਂ ਆਪਣੇ ਉਨ੍ਹਾਂ ਕੰਮਾਂ ਰਾਹੀਂ ਨਹੀਂ ਬਚੇ ਜਿਹੜੇ ਤੁਸੀਂ ਕੀਤੇ ਹਨ। ਇਸ ਤਰੀਕੇ ਨਾਲ, ਕੋਈ ਵੀ ਵਿਅਕਤੀ ਘਮੰਡ ਨਹੀਂ ਕਰ ਸਕਦਾ ਕਿ ਉਸਨੇ ਖੁਦ ਨੂੰ ਬਚਾਇਆ।

Titus 3:5 ਉਸਨੇ ਆਪਣੀ ਮਿਹਰ ਕਾਰਣ ਸਾਡਾ ਛੁਟਕਾਰਾ ਕੀਤਾ, ਉਨ੍ਹਾਂ ਚੰਗੀਆਂ ਗੱਲਾਂ ਕਰਨ ਕਰਕੇ ਨਹੀਂ ਜਿਹੜੀਆਂ ਅਸੀਂ ਪਰਮੇਸੁਰ ਨਾਲ ਧਰਮੀ ਹੋਣ ਲਈ ਕਰਦੇ ਸਾਂ। ਉਸਨੇ ਅਜਿਹਾ ਸਾਨੂੰ ਇੱਕ ਇਸ਼ਨਾਨ ਕਰਵਾ ਕੇ ਕੀਤਾ ਜਿਸਨੇ ਸਾਨੂੰ ਪਵਿੱਤਰ ਆਤਮਾ ਰਾਹੀਂ ਨਵਾਂ ਇਨਸਾਨ ਬਣਾਇਆ।

5. We must put our faith and trust in Christ alone!

Mark 9:23 ਯਿਸੂ ਨੇ ਉਸਦੇ ਪਿਤਾ ਨੂੰ ਕਿਹਾ, “ਤੂੰ ਆਖਿਆ, ‘ਜੇ ਤੂੰ ਕਰ ਸਕਦਾ ਹੈਂ।’ ਵਿਸ਼ਵਾਸ ਕਰਨ ਵਾਲੇ ਵਿਅਕਤੀ ਲਈ ਸਭ ਕੁਝ ਸੰਭਵ ਹੈ।”

Mark 1:15 “ਹੁਣ ਠੀਕ ਸਮਾਂ ਆ ਗਿਆ ਹੈ। ਪਰਮੇਸੁਰ ਦਾ ਰਾਜ ਨੇੜੇ ਆ ਗਿਆ ਹੈ। ਤੁਸੀਂ ਆਪਣਾ ਜੀਵਨ ਬਦਲ ਲਵੋ ਅਤੇ ਇਸ ਖੁਸ਼-ਖਬਰੀ ਉੱਤੇ ਇਤਬਾਰ ਕਰੋ।”

Mark 10:15 ਮੈਂ ਤੁਹਾਨੂੰ ਸੱਚ ਆਖਦਾ ਹਾਂ ਜੇ ਮਨੁੱਖ ਪਰਮੇਸੁਰ ਦੇ ਰਾਜ ਨੂੰ ਬਾਲਕ ਵਾਂਗ ਕਬੂਲ ਨਹੀਂ ਕਰੇਗਾ ਉਹ ਕਦੇ ਵੀ ਉਸ ਵਿੱਚ ਪ੍ਰਵੇਸ਼ ਨਹੀਂ ਕਰ ਸਕਦਾ।”

Romans 10:9-10,13 ਜੇਕਰ ਤੂੰ ਆਪਣੇ ਮੂੰਹ ਨਾਲ ਐਲਾਨ ਕਰਦਾ ਹੈਂ, “ਯਿਸੂ ਪ੍ਰਭੂ ਹੈ” ਅਤੇ ਜੇਕਰ ਤੂੰ ਆਪਣੇ ਦਿਲ ਵਿੱਚ ਯਕੀਨ ਕਰਦਾ ਹੈਂ ਕਿ ਪਰਮੇਸੁਰ ਨੇ ਯਿਸੂ ਨੂੰ ਮੁਰਦਿਆਂ ਤੋਂ ਉਠਾਇਆ ਹੈ ਤਾਂ ਤੂੰ ਬਚਾਇਆ ਜਾਵੇਗਾ। ਹਾਂ, ਅਸੀਂ ਆਪਣੇ ਦਿਲਾਂ ਨਾਲ ਨਿਹਚਾ ਕਰਦੇ ਹਾਂ, ਇਸ ਲਈ ਅਸੀਂ ਧਰਮੀ ਬਣਾਏ ਜਾਂਦੇ ਹਾਂ। ਅਸੀਂ ਆਪਣੇ ਖੁਦ ਦੇ ਮੂੰਹਾਂ ਨਾਲ ਐਲਾਨ ਕਰਦੇ ਹਾਂ ਕਿ ਅਸੀਂ ਉਸ ਵਿੱਚ ਨਿਹਚਾ ਕਰਦੇ ਹਾਂ, ਇਸ ਲਈ ਅਸੀਂ ਬਚਾਏ ਗਏ ਹਾਂ। ਪੇਥੀਆਂ ਆਖਦੀਆਂ ਹਨ, “ਹਰ ਉਹ ਮਨੁੱਖ ਜੋ ਪ੍ਰਭੂ ਵਿੱਚ ਵਿਸ਼ਵਾਸ ਰਖਦਾ ਹੈ ਬਚਾਇਆ ਜਾਵੇਗਾ।”



Put your faith in Christ alone!

ਇਸ ਪ੍ਰਾਰਥਨਾ ਨੂੰ ਜਾਂ ਕਿਸੇ ਹੋਰ ਪ੍ਰਾਰਥਨਾ ਨੂੰ ਕਹਿਣਾ ਹੀ ਤੁਹਾਨੂੰ ਨਹੀਂ ਬਚਾਵੇਗਾ। ਇਹ ਕੇਵਲ ਯਿਸੂ ਮਸੀਹ ਵਿੱਚ ਵਿਸ਼ਵਾਸ ਰੱਖਣਾ ਹੀ ਹੈ ਜੋ ਤੁਹਾਨੂੰ ਪਾਪ ਤੋਂ ਬਚਾ ਸਕਦਾ ਹੈ। ਇਹ ਪ੍ਰਾਰਥਨਾ ਕੇਵਲ ਪਰਮੇਸ਼ਰ ਵਿੱਚ ਤੁਹਾਡਾ ਵਿਸ਼ਵਾਸ ਪ੍ਰਗਟ ਕਰਨ ਅਤੇ ਤੁਹਾਡੀ ਮੁਕਤੀ ਵਾਸਤੇ ਉਸਦਾ ਧੰਨਵਾਦ ਕਰਨ ਦਾ ਤਰੀਕਾ ਹੈ।

“ਪਰਮੇਸ਼ਰ,

ਮੈਂ ਜਾਣਦਾ ਹਾਂ ਕਿ ਮੈਂ ਤੇਰੇ ਖਿਲਾਫ ਪਾਪ ਕੀਤਾ ਹੈ ਅਤੇ ਮੈਂ ਸਜ਼ਾ ਦਾ ਹੱਕਦਾਰ ਹਾਂ। ਪਰ ਯਿਸੂ ਮਸੀਹ ਨੇ ਉਹ ਸਜ਼ਾ ਲੈ ਲਈ ਜਿਸਦਾ ਹੱਕਦਾਰ ਮੈਂ ਸੀ ਤਾਂ ਜੋ ਉਸ ਵਿੱਚ ਵਿਸ਼ਵਾਸ ਕਰਨ ਰਾਹੀਂ ਮੈਨੂੰ ਮਾਫ ਕਰ ਦਿੱਤਾ ਜਾਵੇ। ਮੈਂ ਆਪਣੇ ਪਾਪ ਤੋਂ ਦੂਰ ਹੋਣ ਦਾ ਹਾਂ ਅਤੇ ਮੈਨੂੰ ਆਪਣੀ ਮੁਕਤੀ ਲਈ ਤੇਰੇ ਉਪਰ ਭਰੋਸਾ ਹੈ। ਤੇਰੀ ਸ਼ਾਨਦਾਰ ਮਹਿਮਾ ਅਤੇ ਮਾਫੀ ਵਾਸਤੇ ਤੇਰਾ ਧੰਨਵਾਦ ! ਆਮੀਨ”